

ਕਾਨੜਾ ਮਹਲਾ ੫ ॥ ਬਿਖੈ ਦਲੁ ਸੰਤਨਿ ਤੁਮ੍ਹਰੈ ਗਾਹਿਓ ॥ ਤੁਮਰੀ ਟੇਕ ਭਰੋਸਾ ਠਾਕੁਰ ਸਰਨਿ
 ਤੁਮ੍ਹਾਰੀ ਆਹਿਓ ॥ ੧॥ ਰਹਾਉ ॥ ਜਨਮ ਜਨਮ ਕੇ ਮਹਾ ਪਰਾਛਤ ਦਰਸਨੁ ਭੇਟਿ ਮਿਟਾਹਿਓ ॥
 ਭਇਓ ਪ੍ਰਗਾਸੁ ਅਨਦ ਉਜੀਆਰਾ ਸਹਜਿ ਸਮਾਧਿ ਸਮਾਹਿਓ ॥੧॥ ਕਉਨੁ ਕਹੈ ਤੁਮ ਤੇ ਕਛੁ ਨਾਹੀ
 ਤੁਮ ਸਮਰਥ ਅਥਾਹਿਓ ॥ ਕ੍ਰਿਪਾ ਨਿਧਾਨ ਰੰਗ ਰੂਪ ਰਸ ਨਾਮੁ ਨਾਨਕ ਲੈ ਲਾਹਿਓ ॥ ੨॥੧੭॥੨੬॥
 {ਪੰਨਾ 1303}

ਪਦ ਅਰਥ:- ਬਿਖੈ ਦਲੁ—ਵਿਸ਼ਿਆਂ ਦਾ ਦਲ, ਵਿਸ਼ਿਆਂ ਦੀ ਫੌਜ। ਸੰਤਨਿ ਤੁਮ੍ਹਰੈ—ਤੇਰੇ ਸੰਤ ਜਨਾਂ ਦੀ ਰਾਹੀਂ।
 ਗਾਹਿਓ—ਗਾਹ ਲਿਆ ਹੈ, ਵੱਸ ਵਿਚ ਕਰ ਲਿਆ ਹੈ। ਠਾਕੁਰ—ਹੇ ਠਾਕੁਰ! ਆਹਿਓ—ਚਾਹੁੰਦਾ ਹਾਂ। 1। ਰਹਾਉ।
 ਪਰਾਛਤ—ਪਾਪ। ਭੇਟਿ—ਭੇਟ ਕੇ, ਕਰ ਕੇ। ਮਿਟਾਹਿਓ—ਮਿਟਾ ਲੈਂਦੇ ਹਨ। ਪ੍ਰਗਾਸੁ—(ਆਤਮਕ ਜੀਵਨ ਦੀ
 ਸੂਝ ਦਾ) ਚਾਨਣ। ਉਜੀਆਰਾ—ਉਜਿਆਲਾ, ਰੌਸ਼ਨੀ। ਸਹਜਿ—ਆਤਮਕ ਅਡੋਲਤਾ ਵਿਚ। ਸਮਾਹਿਓ—ਲੀਨ
 ਰਹਿੰਦੇ ਹਨ। 1।

ਤੁਮ ਤੇ—ਤੈਥੋਂ। ਸਮਰਥ—ਸਾਰੀਆਂ ਤਾਕਤਾਂ ਦਾ ਮਾਲਕ। ਅਥਾਹਿਓ—ਅਥਾਹ, ਬੇਅੰਤ ਡੂੰਘਾ। ਕ੍ਰਿਪਾ
 ਨਿਧਾਨ—ਹੇ ਕਿਰਪਾ ਦੇ ਖਜ਼ਾਨੇ! ਲਾਹਿਓ—ਲਾਹਾ, ਲਾਭ। 2।

ਅਰਥ:- ਹੇ (ਮੇਰੇ) ਠਾਕੁਰ! ਮੈਨੂੰ ਤੇਰੀ ਟੇਕ ਹੈ, ਮੈਨੂੰ ਤੇਰਾ (ਹੀ) ਭਰੋਸਾ ਹੈ, ਮੈਂ (ਸਦਾ) ਤੇਰੀ ਹੀ ਸਰਨ ਲੋੜਦਾ ਹਾਂ।
 ਤੇਰੇ ਸੰਤ ਜਨਾਂ ਦੀ (ਸੰਗਤਿ ਦੀ) ਰਾਹੀਂ ਮੈਂ (ਸਾਰੇ) ਵਿਸ਼ਿਆਂ ਦੀ ਫੌਜ ਨੂੰ ਵੱਸ ਵਿਚ ਕਰ ਲਿਆ ਹੈ। 1। ਰਹਾਉ।

ਹੇ ਮੇਰੇ ਠਾਕੁਰ! (ਜਿਹੜੇ ਭੀ ਵਡਭਾਗੀ ਤੇਰੀ ਸਰਨ ਪੈਂਦੇ ਹਨ, ਉਹ) ਤੇਰਾ ਦਰਸਨ ਕਰ ਕੇ ਜਨਮਾਂ ਜਨਮਾਂਤਰਾਂ ਦੇ
 ਪਾਪ ਮਿਟਾ ਲੈਂਦੇ ਹਨ, (ਉਹਨਾਂ ਦੇ ਅੰਦਰ ਆਤਮਕ ਜੀਵਨ ਦੀ ਸੂਝ ਦਾ) ਚਾਨਣ ਹੋ ਜਾਂਦਾ ਹੈ, ਆਤਮਕ ਆਨੰਦ
 ਦੀ ਰੌਸ਼ਨੀ ਹੋ ਜਾਂਦੀ ਹੈ, ਉਹ ਸਦਾ ਆਤਮਕ ਅਡੋਲਤਾ ਦੀ ਸਮਾਧੀ ਵਿਚ ਲੀਨ ਰਹਿੰਦੇ ਹਨ। 1।

ਹੇ ਮੇਰੇ ਠਾਕੁਰ! ਕੌਣ ਆਖਦਾ ਹੈ ਕਿ ਤੈਥੋਂ ਕੁਝ ਭੀ ਹਾਸਲ ਨਹੀਂ ਹੁੰਦਾ? ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪ੍ਰਭੂ
 (ਸੁਖਾਂ ਦਾ) ਅਥਾਹ (ਸਮੁੰਦਰ) ਹੈ। ਹੇ ਨਾਨਕ! (ਆਖ—) ਹੇ ਕਿਰਪਾ ਦੇ ਖਜ਼ਾਨੇ! (ਜਿਹੜਾ ਮਨੁੱਖ ਤੇਰੀ ਸਰਨ
 ਪੈਂਦਾ ਹੈ, ਉਹ ਤੇਰੇ ਦਰ ਤੋਂ ਤੇਰਾ) ਨਾਮ-ਲਾਭ ਹਾਸਲ ਕਰਦਾ ਹੈ (ਇਹ ਨਾਮ ਹੀ ਉਸ ਦੇ ਵਾਸਤੇ ਦੁਨੀਆ ਦੇ)
 ਰੰਗ ਰੂਪ ਰਸ ਹਨ। 2। 7। 26।